

ਸੋਰਠਿ ਮਹਲਾ ੫ ॥

Sorat'h, Fifth Mehl:

ਐਥੈ ਓਥੈ ਰਖਵਾਲਾ ॥

Here and hereafter, He is our Savior.

ਪ੍ਰਭ ਸਤਿਗੁਰ ਦੀਨ ਦਇਆਲਾ ॥

God, the True Guru, is Merciful to the meek.

ਦਾਸ ਅਪਨੇ ਆਪਿ ਰਾਖੇ ॥

He Himself protects His slaves.

ਘਟਿ ਘਟਿ ਸਬਦੁ ਸੁਭਾਖੇ ॥੧॥

In each and every heart, the Beautiful Word of His Shabad resounds. ||1||

ਗੁਰ ਕੇ ਚਰਣ ਉਪਰਿ ਬਲਿ ਜਾਈ ॥

I am a sacrifice to the Guru's Feet.

ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥

Day and night, with each and every breath, I remember Him; He is totally pervading and permeating all places. ||Pause||

ਆਪਿ ਸਹਾਈ ਹੋਆ ॥

He Himself has become my help and support.

ਸਚੇ ਦਾ ਸਚਾ ਢੋਆ ॥

True is the support of the True Lord.

ਤੇਰੀ ਭਗਤਿ ਵਡਿਆਈ ॥

Glorious and great is devotional worship to You.

ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੨੮॥

Nanak has found God's Sanctuary. ||2||14||78||